

# 持續護理計劃

Blue Shield of California 的持續護理計劃可幫助符合資格的會員繼續接受當前提供者的護理。本刊介紹了在您的計劃變更後如何獲得持續護理服務的資格。

## 維持持續護理

Blue Shield 認識到當您變更健保計劃時，維持醫生與患者之間的穩定關係的重要性。在接受嚴重醫療狀況護理的同時與提供者配合尤其重要。

這就是 Blue Shield 制定持續護理計劃的原因，也是我們對近期的法律變化感到欣喜的原因，這些變化已將這些服務的資格擴大至更多的會員。

## 新參保會員的持續護理

如果您或您的受承保的被扶養人是 Blue Shield 計劃的新參保會員，且目前在不屬於 Blue Shield 的醫護服務提供者網路的醫護服務提供者那裡為某種符合條件的疾病而接受治療，那麼你們可能有資格在您的現有醫護服務提供者那裡完成你們的疾病治療。然而，請注意，並非 Blue Shield 計劃的所有參保會員均可享有持續護理計劃。

## 誰符合條件？

您可能符合資格獲得持續護理服務：

- 當前您是投保人或是參保的被扶養人，且目前您獲得的針對合格疾病的治療來自您的健康計劃網路外的醫療服務提供者。
- 您或您的受承保的被扶養人是新參與的成員，目前正在從 Blue Shield 網路外的醫療保健提供者處接受符合條件的疾病治療。
- 您是會員，您的雇主集團變更了計劃，且該集團不再提供保險服務，而這種保險服務能夠讓您在網路醫療服務提供者處完成您現有的療程。
- 您或您的受承保的被扶養人擁有持續的健康保險，但您在參與 Blue Shield 之前的最後一個健康計畫已退出健康計畫市場。
- 您是 Blue Shield 計劃投保人，或是受承保的被扶養人，且正接受非網路醫療服務提供者提供的

符合條件的疾病的治療，並且您的 Blue Shield 計劃不提供非網路福利。

## 符合條件的醫療疾病

根據您的計劃條款和條件，有資格獲得持續護理服務的醫療疾病可能包括：

- 患有急性疾病，需要在有限時間內及時就醫
- 患有嚴重慢性病，直到完成一個療程，才能安全將護理項目轉移至您計劃的 Blue Shield 網路中的提供者
- 懷孕和產後護理
- 新生兒至 36 個月大兒童的照護
- 懷孕期間、產前或產後一年內，患有產婦心理健康疾病
- 提供者建議且記錄的手術或其他治療不再出現於您的計劃網路中，根據州和聯邦法律，這將在允許的時間範圍內進行
- 預計病程不超過一年的末期疾病

提供持續護理服務的時長取決於符合條件的疾病。服務的提供必須得到 Blue Shield 的批准，並且您的非網路服務提供者必須願意接受 Blue Shield 的網路（合同）費率並同意僅收取適用的共付額或共同保險。

非網路提供商不得向會員收取 Blue Shield 的合同費率與網路外費率間的差額（「差額負擔」）。

## 誰不符合條件？

如果您適用以下任何一種情況，則您不符合持續護理的資格要求：

- 您是 Blue Shield 的新投保人或是擁有非網路福利的被扶養人。

- 您是 Blue Shield 的新投保人或是不具有之前的持續健康計劃保險的被扶養人。
- 您是在參保 Blue Shield 之前未與非網路提供者建立治療關係的會員。
- 您是未患有合格疾病的會員。
- 您是會員，但您的非網路提供者不願意接受 Blue Shield 的網路簽約費率。
- 作為現有 Blue Shield 會員，您自願變更計劃，且您的現有醫療服務提供者不屬於新計劃網路的一部分。
- 您是參與自籌資金小組的成員，而您的雇主不提供持續護理服務。

## 其他考量

### 心理健康服務

如果您目前正在因某種重度精神疾病而接受服務，我們也可以提供持續護理服務。如欲瞭解更多資訊，請致電您的 Blue Shield 會員 ID 卡上心理健康客戶服務號碼，直接聯絡我們的心理健康服務管理員。

### 牙科服務

如果您目前正因為嚴重的牙科疾病而接受服務，並且您或您的僱主已經從 Blue Shield 處購買了額外的牙科計劃福利，您可能就有資格繼續接受由目前的牙科醫護服務提供者提供的護理服務。

如欲瞭解更多資訊，請致電您的 Blue Shield 會員 ID 卡上的會員服務號碼，聯絡我們的牙科計劃管理員。

### 網路外醫護服務提供者

如果您的治療醫師或其他醫護服務提供者（例如醫院）不屬於您健康計劃的醫護服務提供者網路，會員服務部將評估您持續護理的需求，若您符合條件，會將您的持續護理服務申請表提交給相應的部門。

屆時您的服務提供者必須同意特定條件，包括同意報銷條款和方法，這些條款和方法類似於州法律允許的參與提供者在相同定價地區的計劃使用的條款和方法。

如果您的醫護服務提供者不同意這些條款，則您提出的在網路外醫護服務提供者那裡完成治療的要求將被拒絕。在這些情況下，Blue Shield 將以書面形式通知您任何特殊規定和/或限制。

持續護理計劃所承保的服務不包括在您的 Blue Shield 計劃的合約或保單的條款和條件之下通常不承保的服務。

## 如何申請持續護理服務

如果您的提供者退出了您的 Blue Shield 健康計劃網路，並且您認為您有資格參與我們的持續護理計劃，請按表格上的說明填寫一份「持續護理申請表」並交給我們。

該表格可在 Blue Shield 的網站處下載：

[blueshieldca.com/bsca/member-forms.sp](http://blueshieldca.com/bsca/member-forms.sp)。

您也可以透過會員 ID 卡背面的電話號碼聯絡 Blue Shield 會員服務部門，以獲取「持續護理申請表」。

# Blue Shield of California

## Notice Informing Individuals about Nondiscrimination and Accessibility Requirements

### Discrimination is against the law

Blue Shield of California complies with applicable state laws and federal civil rights laws, and does not discriminate on the basis of race, color, national origin, ancestry, religion, sex, marital status, gender, gender identity, sexual orientation, age, or disability. Blue Shield of California does not exclude people or treat them differently because of race, color, national origin, ancestry, religion, sex, marital status, gender, gender identity, sexual orientation, age, or disability.

Blue Shield of California:

- Provides aids and services at no cost to people with disabilities to communicate effectively with us such as:
  - Qualified sign language interpreters
  - Written information in other formats (including large print, audio, accessible electronic formats, and other formats)
- Provides language services at no cost to people whose primary language is not English such as:
  - Qualified interpreters
  - Information written in other languages

If you need these services, contact the Blue Shield of California Civil Rights Coordinator.

If you believe that Blue Shield of California has failed to provide these services or discriminated in another way on the basis of race, color, national origin, ancestry, religion, sex, marital status, gender, gender identity, sexual orientation, age, or disability, you can file a grievance with:

Blue Shield of California  
Civil Rights Coordinator  
P.O. Box 629007  
El Dorado Hills, CA 95762-9007

**Phone: (844) 831-4133 (TTY: 711)**

**Fax: (844) 696-6070**

**Email: [BlueShieldCivilRightsCoordinator@blueshieldca.com](mailto:BlueShieldCivilRightsCoordinator@blueshieldca.com)**

You can file a grievance in person or by mail, fax, or email. If you need help filing a grievance, our Civil Rights Coordinator is available to help you. You can also file a civil rights complaint with the U.S. Department of Health and Human Services, Office for Civil Rights electronically through the Office for Civil Rights Complaint Portal, available at <https://ocrportal.hhs.gov/ocr/portal/lobby.jsf>, or by mail or phone at:

U.S. Department of Health and Human Services  
200 Independence Avenue SW.  
Room 509F, HHH Building  
Washington, DC 20201  
(800) 368-1019; TTY: (800) 537-7697

Complaint forms are available at [www.hhs.gov/ocr/office/file/index.html](http://www.hhs.gov/ocr/office/file/index.html).

# Notice of the Availability of Language Assistance Services

## Blue Shield of California

**IMPORTANT:** Can you read this letter? If not, we can have somebody help you read it. You may also be able to get this letter written in your language. For help at no cost, please call right away at the Member/Customer Service telephone number on the back of your Blue Shield ID card, or (866) 346-7198.

**IMPORTANTE:** ¿Puede leer esta carta? Si no, podemos hacer que alguien le ayude a leerla. También puede recibir esta carta en su idioma. Para ayuda sin cargo, por favor llame inmediatamente al teléfono de Servicios al miembro/cliente que se encuentra al reverso de su tarjeta de identificación de Blue Shield o al (866) 346-7198. (Spanish)

**重要通知：**您能讀懂這封信嗎？如果不能，我們可以請人幫您閱讀。這封信也可以用您所講的語言書寫。如需免費幫助，請立即撥打登列在您的Blue Shield ID卡背面上的會員/客戶服務部的電話，或者撥打電話 (866) 346-7198。(Chinese)

**QUAN TRỌNG:** Quý vị có thể đọc lá thư này không? Nếu không, chúng tôi có thể nhờ người giúp quý vị đọc thư. Quý vị cũng có thể nhận lá thư này được viết bằng ngôn ngữ của quý vị. Để được hỗ trợ miễn phí, vui lòng gọi ngay đến Ban Dịch vụ Hội viên/Khách hàng theo số ở mặt sau thẻ ID Blue Shield của quý vị hoặc theo số (866) 346-7198. (Vietnamese)

**MAHALAGA:** Nababasa mo ba ang sulat na ito? Kung hindi, maari kaming kumuha ng isang tao upang matulungan ka upang mabasa ito. Maari ka ring makakuha ng sulat na ito na nakasulat sa iyong wika. Para sa libreng tulong, mangyaring tumawag kaagad sa numerong telepono ng Miyembro/Customer Service sa likod ng iyong Blue Shield ID kard, o (866) 346-7198. (Tagalog)

**Baa' ákohwiindzindoogí:** Díí naaltsoosish yíiniłta'go bíinígah? Doo bíinígahgóó éí, naaltsoos nich'í' yiidóoltahígíí łá' nihee hółó. Díí naaltsoos ałdó' t'áá Diné k'ehjí ádoolníł nínízingo bíighah. Doo baąh ílínígó shiká' adoowoł nínízingó nihich'í' béesh bee hodíilnih dóó námboo éí díí Blue Shield bee néího'díłzinígí bine'dée' bikáá' éí doodagó éí (866) 346-7198 jí' hodíilnih. (Navajo)

**중요:** 이 서신을 읽을 수 있으세요? 읽으실 수 경우, 도움을 드릴 수 있는 사람이 있습니다. 또한 다른 언어로 작성된 이 서신을 받으실 수도 있습니다. 무료로 도움을 받으시려면 Blue Shield ID 카드 뒷면의 회원/고객 서비스 전화번호 또는 (866) 346-7198로 지금 전환하세요. (Korean)

**ԿԱՐԵՎՈՐ Է.** Կարողանում ե՞ք կարդալ այս նամակը: Եթե ոչ, ապա մենք կօգնենք ձեզ: Դուք պետք է նաև կարողանաք ստանալ այս նամակը ձեր լեզվով: Ծառայությունն անվճար է: Խնդրում ենք անմիջապես զանգահարել Հաճախորդների սպասարկման բաժնի հեռախոսահամարով, որը նշված է ձեր Blue Shield ID քարտի ետևի մասում, կամ (866) 346-7198 համարով: (Armenian)

**ВАЖНО:** Не можете прочесть данное письмо? Мы поможем вам, если необходимо. Вы также можете получить это письмо написанное на вашем родном языке. Позвоните в Службу клиентской/членской поддержки прямо сейчас по телефону, указанному сзади идентификационной карты Blue Shield, или по телефону (866) 346-7198, и вам помогут совершенно бесплатно. (Russian)

**重要：**お客様は、この手紙を読むことができますか？もし読むことができない場合、弊社が、お客様をサポートする人物を手配いたします。また、お客様の母国語で書かれた手紙をお送りすることも可能です。無料のサポートを希望される場合は、Blue Shield IDカードの裏面に記載されている会員/お客様サービスの電話番号、または、(866) 346-7198にお電話をおかけください。(Japanese)

**مهم:** آیا می‌توانید این نامه را بخوانید؟ اگر پاسختان منفی است، می‌توانیم کسی را برای کمک به شما در اختیارتان قرار دهیم. حتی می‌توانید نسخه مکتوب این نامه را به زبان خودتان دریافت کنید. برای دریافت کمک رایگان، لطفاً بدون فوت وقت از طریق شماره تلفنی که در پشت کارت شناسی Blue Shield تان درج شده است و یا از طریق شماره تلفن (866) 346-7198 با خدمات اعضا/مشتری تماس بگیرید. (Persian)

**ਮਹੱਤਵਪੂਰਨ:** ਕੀ ਤੁਸੀਂ ਇਸ ਪੱਤਰ ਨੂੰ ਪੜ੍ਹ ਸਕਦੇ ਹੋ? ਜੇ ਨਹੀਂ ਤਾਂ ਇਸ ਨੂੰ ਪੜ੍ਹਨ ਵਿਚ ਮਦਦ ਲਈ ਅਸੀਂ ਕਿਸੇ ਵਿਅਕਤੀ ਦਾ ਪ੍ਰਬੰਧ ਕਰ ਸਕਦੇ ਹਾਂ। ਤੁਸੀਂ ਇਹ ਪੱਤਰ ਆਪਣੀ ਭਾਸ਼ਾ ਵਿਚ ਲਿਖਿਆ ਹੋਇਆ ਵੀ ਪ੍ਰਾਪਤ ਕਰ ਸਕਦੇ ਹੋ। ਮੁਫਤ ਵਿਚ ਮਦਦ ਪ੍ਰਾਪਤ ਕਰਨ ਲਈ ਤੁਹਾਡੇ Blue Shield ID ਕਾਰਡ ਦੇ ਪਿੱਛੇ ਦਿੱਤੇ ਮੈਂਬਰ/ਕਸਟਮਰ ਸਰਵਿਸ ਟੈਲੀਫੋਨ ਨੰਬਰ ਤੇ, ਜਾਂ (866) 346-7198 ਤੇ ਕਾਲ ਕਰੋ। (Punjabi)

**ប្រការសំខាន់៖** តើអ្នកអាចលិខិតនេះ បានដែរឬទេ? បើមិនអាចទេ យើងអាចឲ្យគេជួយអ្នកក្នុងការអានលិខិតនេះ។ អ្នកក៏អាចទទួលបានលិខិតនេះជាភាសារបស់អ្នកផងដែរ។ សម្រាប់ជំនួយដោយឥតគិតថ្លៃ សូមហៅទូរស័ព្ទក្លាមៗទៅកាន់លេខទូរស័ព្ទសេវាសមាជិក/អភិថិជនដែលមាននៅលើខ្នងប័ណ្ណសម្គាល់ Blue Shield របស់អ្នក ឬតាមរយៈលេខ (866) 346-7198។ (Khmer)

**المهم:** هل تستطيع قراءة هذا الخطاب؟ أن لم تستطع قراءته، يمكننا إحضار شخص ما ليساعدك في قراءته. قد تحتاج أيضاً إلى الحصول على هذا الخطاب مكتوباً بلغتك. للحصول على المساعدة بدون تكلفة، يرجى الاتصال الآن على رقم هاتف خدمة العملاء/أحد الأعضاء المدون على الجانب الخلفي من بطاقة الهوية Blue Shield أو على الرقم (866) 346-7198. (Arabic)

**TSEEM CEEB:** Koj pos tuaj yeem nyeem tau tsab ntawv no? Yog hais tias nyeem tsis tau, peb tuaj yeem nrhiav ib tug neeg los pab nyeem nws rau koj. Tej zaum koj kuj yuav tau txais muab tsab ntawv no sau ua koj hom lus. Rau kev pab txhais dawb, thov hu kiag rau tus xov tooj Kev Pab Cuam Tub Koom Xeeb/Tub Lag Luam uas nyob rau sab nraum nrob qaum ntawm koj daim npav Blue Shield ID, los yog hu rau tus xov tooj (866) 346-7198. (Hmong)

**สำคัญ:** คุณอ่านจดหมายฉบับนี้ได้หรือไม่ หากไม่ได้ โปรดขอความช่วยเหลือจากผู้อ่านได้ คุณอาจได้รับจดหมายฉบับนี้เป็นภาษาของคุณ หากต้องการความช่วยเหลือโดยไม่มีค่าใช้จ่าย โปรดติดต่อฝ่ายบริการลูกค้า/สมาชิกทางเบอร์โทรศัพท์ในบัตรประจำตัว Blue Shield ของคุณ หรือโทร (866) 346-7198 (Thai)

**महत्वपूर्ण:** क्या आप इस पत्र को पढ़ सकते हैं? यदि नहीं, तो हम इसे पढ़ने में आपकी मदद के लिए किसी व्यक्ति का प्रबंध कर सकते हैं। आप इस पत्र को अपनी भाषा में भी प्राप्त कर सकते हैं। निःशुल्क मदद प्राप्त करने के लिए अपने Blue Shield ID कार्ड के पीछे दिए गये मंबर/कस्टमर सर्विस टेलीफोन नंबर, या (866) 346-7198 पर कॉल करें। (Hindi)

**ສິ່ງສຳຄັນ:** ທ່ານສາມາດອ່ານຈົດໝາຍນີ້ໄດ້ບໍ່? ຖ້າອ່ານບໍ່ໄດ້, ພວກເຮົາສາມາດໃຫ້ບາງຄົນຊ່ວຍອ່ານໃຫ້ທ່ານຟັງໄດ້. ທ່ານຍັງສາມາດຂໍໃຫ້ແປຈົດໝາຍນີ້ເປັນພາສາຂອງທ່ານໄດ້. ສຳລັບຄວາມຊ່ວຍເຫຼືອແບບບໍ່ເສຍຄ່າ, ກະລຸນາ ໂທຫາເບີໂທຂອງຝ່າຍບໍລິການສະມາຊິກ/ລູກຄ້າໃນທັນທີເບີໂທລະສັບຢູ່ດ້ານຫຼັງບັດສະມາຊິກ Blue Shield ຂອງທ່ານ, ຫຼືໂທໄປຫາເບີ(866) 346-7198. (Laotian)

# Notice of the Availability of Language Assistance Services

## Blue Shield of California Life & Health Insurance Company

**No Cost Language Services.** You can get an interpreter. You can get documents read to you and some sent to you in your language. For help, call us at the number listed on your ID card or 1-866-346-7198. For more help call the CA Dept. of Insurance at 1-800-927-4357. English

**Servicios de idiomas sin costo.** Puede obtener un intérprete. Le pueden leer documentos y que le envíen algunos en español. Para obtener ayuda, llámenos al número que figura en su tarjeta de identificación o al 1-866-346-7198. Para obtener más ayuda, llame al Departamento de Seguros de CA al 1-800-927-4357. Spanish

**免費語言服務。** 您可獲得口譯員服務。可以用中文把文件唸給您聽，有些文件有中文的版本，也可以把這些文件寄給您。欲取得協助，請致電您的保險卡所列的電話號碼，或撥打 1-866-346-7198 與我們聯絡。欲取得其他協助，請致電 1-800-927-4357 與加州保險部聯絡。Chinese

**Các Dịch Vụ Trợ Giúp Ngôn Ngữ Miễn Phí.** Quý vị có thể được nhận dịch vụ thông dịch. Quý vị có thể được người khác đọc giúp các tài liệu và nhận một số tài liệu bằng tiếng Việt. Để được giúp đỡ, hãy gọi cho chúng tôi tại số điện thoại ghi trên thẻ hội viên của quý vị hoặc 1-866-346-7198. Để được trợ giúp thêm, xin gọi Sở Bảo Hiểm California tại số 1-800-927-4357. Vietnamese

무료 통역 서비스. 귀하는 한국어 통역 서비스를 받으실 수 있으며 한국어로 서류를 낭독해주는 서비스를 받으실 수 있습니다. 도움이 필요하신 분은 귀하의 ID 카드에 나와있는 안내 전화: 1-866-346-7198번으로 문의해 주십시오. 보다 자세한 사항을 문의하실 분은 캘리포니아 주 보험국, 안내 전화 1-800-927-4357번으로 연락해 주십시오. Korean

**Walang Gastos na mga Serbisyo sa Wika.** Makakakuha ka ng interpreter o tagasalin at maipababasa mo sa Tagalog ang mga dokumento. Para makakuha ng tulong, tawagan kami sa numerong nakalista sa iyong ID card o sa 1-866-346-7198. Para sa karagdagang tulong, tawagan ang CA Dept. of Insurance sa 1-800-927-4357 Tagalog

**Անվճար Լեզվական Ծառայություններ:** Դուք կարող եք թարգման ձեռք բերել և փաստաթղթերը ընթերցել տալ ձեզ համար հայերեն լեզվով: Օգնության համար մեզ զանգահարեք ձեր ինքնության (ID) տոմսի վրա նշված կամ 1-866-346-7198 համարով: Լրացուցիչ օգնության համար 1-800-927-4357 համարով զանգահարեք Կալիֆորնիայի Ապահովագրության Բաժանմունք: Armenian

**Бесплатные услуги перевода.** Вы можете воспользоваться услугами переводчика, и ваши документы прочтут для вас на русском языке. Если вам требуется помощь, звоните нам по номеру, указанному на вашей идентификационной карте, или 1-866-346-7198. Если вам требуется дополнительная помощь, звоните в Департамент страхования штата Калифорния (Department of Insurance), по телефону 1-800-927-4357. Russian

**無料の言語サービス** 日本語で通訳をご提供し、書類をお読みします。サービスをご希望の方は、IDカード記載の番号または1-866-346-7198までお問い合わせください。更なるお問い合わせは、カリフォルニア州保険庁、1-800-927-4357までご連絡ください。Japanese

**خدمات مجانی مربوط به زبان.** میتوانید از خدمات یک مترجم شفاهی استفاده کنید و بگوئید مدارک به زبان فارسی برایتان خوانده شوند. برای دریافت کمک، با ما از طریق شماره تلفنی که روی کارت شناسائی شما قید شده است و یا این شماره 1-866-346-7198 تماس بگیرید. برای دریافت کمک بیشتر، به CA Dept. of Insurance (اداره بیمه کالیفرنیا) به شماره 1-800-927-4357 تلفن کنید. Persian

**ਮੁਫਤ ਭਾਸ਼ਾ ਸੇਵਾਵਾਂ:** ਤੁਸੀਂ ਦੁਬਾਸ਼ੀਏ ਦੀਆਂ ਸੇਵਾਵਾਂ ਹਾਸਲ ਕਰ ਸਕਦੇ ਹੋ ਅਤੇ ਦਸਤਾਵੇਜ਼ਾਂ ਨੂੰ ਪੰਜਾਬੀ ਵਿੱਚ ਸੁਣ ਸਕਦੇ ਹੋ। ਕੁਝ ਦਸਤਾਵੇਜ਼ ਤੁਹਾਨੂੰ ਪੰਜਾਬੀ ਵਿੱਚ ਭੇਜੇ ਜਾ ਸਕਦੇ ਹਨ। ਮਦਦ ਲਈ ਤੁਹਾਡੇ ਆਈਡੀ (ID) ਕਾਰਡ 'ਤੇ ਦਿੱਤੇ ਨੰਬਰ 'ਤੇ ਜਾਂ 1-866-346-7198 'ਤੇ ਸਾਨੂੰ ਫੋਨ ਕਰੋ। ਵਧੇਰੇ ਮਦਦ ਲਈ ਕੈਲੀਫੋਰਨੀਆ ਡਿਪਾਰਟਮੈਂਟ ਆਫ਼ ਇਨਸੂਰੈਂਸ ਨੂੰ 1-800-927-4357 'ਤੇ ਫੋਨ ਕਰੋ। Punjabi

**សេវាកម្មភាសាភូមិភាគឦសាន្ត៖** អ្នកអាចទទួលបានអ្នកបកប្រែភាសា និងអានឯកសារជូនអ្នកជា ភាសាខ្មែរ ។ សម្រាប់ជំនួយ សូមទូរស័ព្ទមកយើងខ្ញុំតាមលេខដែលមានបង្ហាញលើប័ណ្ណសំគាល់ខ្លួនរបស់អ្នក ឬលេខ 1-866-346-7198 ។ សម្រាប់ជំនួយបន្ថែមទៀត សូមទូរស័ព្ទទៅក្រសួងធានារ៉ាប់រងរដ្ឋកាលីហ្វ័រញ៉ា តាមលេខ 1-800-927-4357 Khmer

**خدمات ترجمة بدون تكلفة.** يمكنك الحصول علي مترجم و قراءة الوثائق لك باللغة العربية. للحصول علي المساعدة، اتصل بنا علي الرقم المبين علي بطاقة عضويتك أو علي الرقم 1-866-346-7198. للحصول علي المزيد من المعلومات، اتصل بإدارة التأمين لولاية كاليفورنيا علي الرقم 1-800-927-4357 Arabic

**Cov Kev Pab Txhais Lus Tsis Them Nqi.** Koj yuav thov tau kom muaj neeg los txhais lus rau koj thiab kom neeg nyeem cov ntawv ua lus Hmoob. Yog xav tau kev pab, hu rau peb ntawm tus xov tooj nyob hauv koj daim yuaj ID los sis 1-866-346-7198. Yog xav tau kev pab ntxiv hu rau CA lub Caj Meem Fai Muab Kev Tuav Pov Hwm ntawm 1-800-927-4357 Hmong

บริการทางภาษาอย่างไม่เสียค่าใช้จ่าย คุณสามารถรับบริการจากสาม รวมถึงให้เจ้าหน้าที่อ่านเอกสารให้คุณฟัง หรือส่งเอกสารบางส่วนในภาษาของคุณไปหาคุณได้ หากต้องการความช่วยเหลือ กรุณาโทรศัพทตามหมายเลขที่ระบุอยู่ด้านหลังบัตรประจำตัวของคุณ หรือ ที่หมายเลข 1-866-346-7198 หากต้องการความช่วยเหลือเพิ่มเติม โปรดโทรมาที่ กรมการประกันภัยแห่งมลรัฐแคลิฟอร์เนียที่หมายเลข 1-800-927-4357 Thai

निःशुल्क भाषा सेवाएँ। आप एक दुभाषिया की सेवा प्राप्त कर सकते हैं। आप दस्तावेजों को पढ़वा के सुन सकते हैं और कुछ को अपनी भाषा में स्वयं को भिजवा सकते हैं। सहायता के लिए, अपने ID कार्ड पर दिए गए नंबर पर, या 1-866-346-7198 पर हमें फ़ोन करें। अधिक सहायता के लिए कैलीफोर्निया बीमा विभाग (CA Dept. of Insurance) को 1-800-927-4357 पर फ़ोन करें। Hindi

**Doo bááh ílínígó saad bee yát'i' bee aná'áwo'.** Díí shá ata'halne'dooígí hólóqodoo nínízingo éí bííghah. Naaltsoos naanínáhájeehígí shich'í' yíidooltah éí doodagó ła' shich'í' ádoolnííł nínízingo bííghah. Shíká a'doowoł nínízingo nihich'í' béesh bee hodílnih dóo námbóo éí díí ninaaltsoos dootł'ízhígí bee néího'díłzinígí bine'déé' bikáá' éí doodagó éí (866)346-7198jí' hodílnih. Hózhó shíká anáá'doowoł nínízingo éí díí béeso ách'áah naa'nil bíł haz'áají' 1-800-927-4357jí' hodílnih. Navajo

**ບໍລິການແປພາສາໂດຍບໍ່ເສຍຄ່າ.** ທ່ານສາມາດຂໍເອົາຜູ້ແປພາສາໄດ້. ທ່ານສາມາດຂໍໃຫ້ອ່ານເອກະສານໃຫ້ທ່ານຟັງ ແລະ ສົ່ງເອກະສານບາງຢ່າງທີ່ເປັນພາສາຂອງທ່ານ. ສໍາລັບຄວາມຊ່ວຍເຫຼືອ, ໃຫ້ໂທຫາພວກເຮົາຕາມເບີໂທລະສັບທີ່ມີ ໃນບັດປະຈໍາຕົວຂອງທ່ານ ຫຼື ໂທຫາເບີ1-866-346-7198. ສໍາລັບຄວາມຊ່ວຍເຫຼືອເພີ່ມເຕີມໂທຫາ ພະແນກ ປະກັນໄພຂອງ ລັດຄາລິຟໍເນຍໄດ້ທີ່ເບີ1-800-927-4357. Laotian